



ਦਫਤਰ ਜਿਲਾ ਮੈਜਿਸਟਰੇਟ, ਜਲੰਧਰ

Office of the District Magistrate

Jalandhar (Punjab)

No.

Date

Phone :0181-2224783(O)
:0181-2459664(R)
Fax :0181-2224727
Email: dc.jal@punjabmail.gov.in

ਹੁਕਮ-

ਕੋਵਿਡ-19 (ਕੋਰੋਨਾ ਵਾਇਰਸ) ਦੀ ਬੀਮਾਰੀ ਵਿਸ਼ਵ ਭਰ ਵਿੱਚ ਫੈਲੀ ਹੋਈ ਹੈ। ਜਿਸ ਨੂੰ ਸਰਕਾਰ ਵੱਲੋਂ ਵੀ ਮਹਾਂਮਾਰੀ ਬੀਮਾਰੀ ਘੋਸ਼ਿਤ ਕੀਤਾ ਜਾ ਚੁੱਕਾ ਹੈ ਅਤੇ ਇਸ ਨੇ ਆਪਣੇ ਪੈਰ ਭਾਰਤ ਵਿੱਚ ਵੀ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਜਿਸ ਦੀ ਰੋਕਥਾਮ ਕਰਨੀ ਬਹੁਤ ਜ਼ਰੂਰੀ ਹੋ ਚੁੱਕੀ ਹੈ। ਇਸ ਸਬੰਧੀ ਇਸ ਦਫਤਰ ਦੇ ਪੱਤਰ ਨੰ. 3062-85 /ਐਮ.ਸੀ.4/ਐਮ.ਏ ਮਿਤੀ 23.03.2020 ਰਾਹੀਂ ਜਿਲ੍ਹਾ ਜਲੰਧਰ ਵਿੱਚ ਕਰਫਿਊ ਲਾਗੂ ਕਰਨ ਸਬੰਧੀ ਹੁਕਮ ਵੀ ਜਾਰੀ ਕੀਤੇ ਗਏ ਹਨ।

ਇਸ ਕਰਫਿਊ ਦੌਰਾਨ ਲੋਕਾਂ ਤੱਕ ਸਹੀ ਸੂਚਨਾ ਜਾਂ ਖਬਰਾਂ ਦਾ ਪਹੁੰਚਣਾ ਬਹੁਤ ਜ਼ਰੂਰੀ ਹੈ। ਲੋਕਾਂ ਤੱਕ ਸਹੀ ਸੂਚਨਾ ਅਤੇ ਤਾਜ਼ਾ ਖਬਰਾਂ ਜਿਵੇਂ ਕਿ ਸਿਹਤ ਸੰਭਾਲ ਸਬੰਧੀ ਜਾਣਕਾਰੀ, ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਸੂਚਨਾ ਅਤੇ ਕਾਨੂੰਨ ਦੀ ਸਥਿਤੀ ਬਾਰੇ ਸੂਚਨਾ ਆਦਿ ਪਹੁੰਚਾਉਣ ਵਿੱਚ ਅਖਬਾਰ ਦਾ ਬਹੁਤ ਜ਼ਿਆਦਾ ਮਹੱਤਵ ਹੈ। ਇਸ ਸਥਿਤੀ ਨੂੰ ਸੰਭਾਲਣ ਦੇ ਲਈ ਅਖਬਾਰ ਰਾਹੀਂ ਸੂਚਨਾ ਦਾ ਘਰ-ਘਰ ਪਹੁੰਚਣਾ ਬਹੁਤ ਲਾਜ਼ਮੀ ਹੈ। ਪਰ ਮੇਰੇ ਧਿਆਨ ਵਿੱਚ ਆਇਆ ਹੈ ਕਿ ਜਿਹੜੇ ਹਾੱਕਰ (ਘਰ-ਘਰ ਅਖਬਾਰ ਵੰਡਣ ਵਾਲੇ) ਹਨ ਉਨ੍ਹਾਂ ਨੂੰ ਅਖਬਾਰ ਵੰਡਣ ਸਮੇਂ ਬਹੁਤ ਦਿੱਕਤ ਆ ਰਹੀ ਹੈ।

ਇਸ ਲਈ, ਮੈਂ, ਵਰਿੰਦਰ ਕੁਮਾਰ ਸ਼ਰਮਾ, ਆਈ.ਏ.ਐਸ, ਜਿਲ੍ਹਾ ਮੈਜਿਸਟਰੇਟ, ਜਲੰਧਰ, ਹੁਕਮ ਦਿੰਦਾ ਹਾਂ ਕਿ ਜਿਲ੍ਹਾ ਜਲੰਧਰ ਦੀ ਹਦੂਦ ਅੰਦਰ ਸਵੇਰੇ 04:00 ਵਜੇ ਤੋਂ ਲੈਕੇ ਸਵੇਰੇ 09:00 ਵਜੇ ਤੱਕ ਕਿਸੇ ਵੀ ਅਖਬਾਰ ਦੇ ਹਾੱਕਰ (ਘਰ-ਘਰ ਅਖਬਾਰ ਵੰਡਣ ਵਾਲੇ) ਨੂੰ ਰੋਕਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੇ ਪਾਸ ਦੀ ਲੋੜ ਨਹੀਂ ਹੋਵੇਗੀ।

ਕੇਂਦਰ ਅਤੇ ਰਾਜ ਸਰਕਾਰ ਵੱਲੋਂ ਕੋਵਿਡ-19 ਨੂੰ ਮਹਾਂਮਾਰੀ ਘੋਸ਼ਿਤ ਕਰਕੇ National Disaster Management Act, 2005 ਨੂੰ Invoke ਕੀਤਾ ਜਾ ਚੁੱਕਾ ਹੈ। ਇਸ ਲਈ ਇਹ ਆਰਡਰ ਲੋਕ ਹਿਤ ਨੂੰ ਧਿਆਨ ਵਿੱਚ ਰਖਦੇ ਹੋਏ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਉਣ ਲਈ ਪਾਸ ਕੀਤਾ ਜਾ ਰਿਹਾ ਹੈ।


ਜਿਲ੍ਹਾ ਮੈਜਿਸਟਰੇਟ,

ਜਲੰਧਰ।

ਪਿੱਠ ਅੰਕਣ ਨੰ. 5250-5265 ਐਮ.ਸੀ.4/ਐਮ.ਏ ਮਿਤੀ- 05.04.2020

ਇਸ ਦਾ ਇਕ ਉਤਾਰਾ ਹੇਠ ਦਰਜ ਨੂੰ ਸੂਚਨਾ ਅਤੇ ਲੋੜੀਂਦੀ ਕਾਰਵਾਈ ਹਿੱਤ ਭੇਜਿਆ ਜਾਂਦਾ ਹੈ-

1. ਮੁੱਖ ਸਕੱਤਰ, ਪੰਜਾਬ ਸਰਕਾਰ, ਚੰਡੀਗੜ੍ਹ।
2. ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਚੰਡੀਗੜ੍ਹ।
3. ਕਮਿਸ਼ਨਰ ਜਲੰਧਰ ਮੰਡਲ, ਜਲੰਧਰ
4. ਕਮਿਸ਼ਨਰ ਆਫ ਪੁਲਿਸ ਜਲੰਧਰ ਅਤੇ ਸੀਨੀਅਰ ਪੁਲਿਸ ਕਪਤਾਨ (ਦਿਹਾਤੀ) ਜਲੰਧਰ
5. ਸਮੂਹ ਉਪ ਮੰਡਲ ਮੈਜਿਸਟਰੇਟ, ਜਿਲ੍ਹਾ ਜਲੰਧਰ।
6. ਜਿਲ੍ਹਾ ਲੋਕ ਸਪੰਰਕ ਅਫਸਰ, ਜਲੰਧਰ
7. ਸੁਪਰਡੈਂਟ ਗਰੇਡ-1, ਪੀ.ਏ. ਟੂ ਡੀ.ਐਮ., ਸਟੈਨੇ ਟੂ ਏ.ਡੀ.ਐਮ., ਸਟੈਨੇ ਟੂ ਏ.ਸੀ(ਜ), ਸਟੈਨੇ ਟੂ ਏ.ਸੀ(ਸਿ)


ਵ. ਜਿਲ੍ਹਾ ਮੈਜਿਸਟਰੇਟ

ਜਲੰਧਰ।